

ਭਗਤ ਜੈਦੇਵ ਜੀ Devotee Jaidev Ji

All text arrangement, conversion to Unicode Gurmukhi/Devanagari fonts, Phonetic transliteration and formatting etc by: Kulbir Singh Thind, MD. English translation by: Sant Singh Khalsa, MD. Any use of text for commercial or internet projects requires express written approval from: [Kulbir S Thind, MD](#) and [Sant Singh Khalsa, MD](#).

Page 526

ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪

ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪

goojree saree jaidayv jee-o kaa padaa ghar 4

Goojaree, Padas Of Jai Dayv Jee, Fourth House:

ੴ ਸਤਿਗੁਰ ਪ੍ਰਸਾਦਿ ॥

ੴ ਸਤਿਗੁਰ ਪ੍ਰਸਾਦਿ ॥

ik-o^Nkaar satgur parsaad.

One Universal Creator God. By The Grace Of The True Guru:

ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥

ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥

parmaad purakhmanopima^N sat aad bhaav rata^N.

In the very beginning, was the Primal Lord, unrivalled, the Lover of Truth and other virtues.

ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥

ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥

paramad-bhuta^N parkarit para^N jadchint sarab gata^N. ||1||

He is absolutely wonderful, transcending creation; remembering Him, all are emancipated.

||1||

ਕੇਵਲ ਰਾਮ ਨਾਮ ਮਨੋਰਮੰ ॥

ਕੇਵਲ ਰਾਮ ਨਾਮ ਮਨੋਰਮੰ ॥

kayval raam naam manorma^N.

Dwell only upon the beautiful Name of the Lord,

ਬਦਿ ਅੰਮ੍ਰਿਤ ਤਤ ਮਇਅੰ ॥

ਬਦਿ ਅੰਮ੍ਰਿਤ ਤਤ ਮਇਅੰ ॥

bad amrit tat ma-i-a^N.

the embodiment of ambrosial nectar and reality.

ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥

ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥

na danot jasmarnayn janam jaraadh maran bha-i-a^N. ||1|| rahaa-o.

Remembering Him in meditation, the fear of birth, old age and death will not trouble you.

||1||Pause||

ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥

ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥

ichhas jamaad paraabh-ya^N jas savast sukarit kirt-a^N.

If you desire to escape the fear of the Messenger of Death, then praise the Lord joyfully, and do good deeds.

ਭਵ ਭੂਤ ਭਾਵ ਸਮਝਿਅੰ ਪਰਮੰ ਪ੍ਰਸੰਨਮਿਦੰ ॥੨॥

ਭਵ ਭੂਤ ਭਾਵ ਸਮਝਿਅੰ ਪਰਮੰ ਪ੍ਰਸੰਨਮਿਦੰ ॥੨॥

bhav bhoot bhaav sam-bi-yam parma^N parsanmida^N. ||2||

In the past, present and future, He is always the same; He is the embodiment of supreme bliss. ||2||

ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥

ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥

lobhaad darisat par gariha^N jadibidhi aacharna^N.

If you seek the path of good conduct, forsake greed, and do not look upon other men's property and women.

ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥

ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥

taj sakal duhkarit durmatee bhaj chakarDhar sarna^N. ||3||

Renounce all evil actions and evil inclinations, and hurry to the Sanctuary of the Lord. ||3||

ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥

ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥

har bhagat nij nihkayvlaa rid karmanaa bachsaa.

Worship the immaculate Lord, in thought, word and deed.

ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥

ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥

jogayn ki^N jagayn ki^N daadayn ki^N tapsaa. ||4||

What is the good of practicing Yoga, giving feasts and charity, and practicing penance?

||4||

ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥

gobind gobindayt jap nar sakal siDh pada ॥

Meditate on the Lord of the Universe, the Lord of the Universe, O man; He is the source of

all the spiritual powers of the Siddhas.

ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥

jaidayv aa-i-o tas safuta^N bhav bhoot sarab gata^N. ॥5॥1॥

Jai Dayv has openly come to Him; He is the salvation of all, in the past, present and

future. ॥5॥1॥

Page 1106

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ

raag maaroo banee jaiday-o jee-o kee

Raag Maaroo, The Word Of Jai Dayv Jee:

ੴ ਸਤਿਗੁਰ ਪ੍ਰਸਾਦਿ ॥

ik-o^Nkaar satgur parsaad.

One Universal Creator God. By The Grace Of The True Guru:

One Universal Creator God. By The Grace Of The True Guru:

ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥

chand sat bhaydi-aa naad sat poori-aa soor sat khorhsaa dat kee-aa ॥

The breath is drawn in through the left nostril; it is held in the central channel of the

Sukhmanaa, and exhaled through the right nostril, repeating the Lord's Name sixteen times.

ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥

abal bal torhi-aa achal chal thapi-aa agharh gharhi-aa tahaa api-o pee-aa. ॥1॥

I am powerless; my power has been broken. My unstable mind has been stabilized, and

my unadorned soul has been adorned. I drink in the Ambrosial Nectar. ॥1॥

ਮਨ ਆਦਿ ਗੁਣ ਆਦਿ ਵਖਾਣਿਆ ॥

man aad gun aad vakhaani-aa ॥

Within my mind, I chant the Name of the Primal Lord God, the Source of virtue.

Within my mind, I chant the Name of the Primal Lord God, the Source of virtue.

ਤੇਰੀ ਦੁਬਿਧਾ ਦ੍ਰਿਸ਼ਟਿ ਸੰਮਾਨਿਆ ॥੧॥ ਰਹਾਉ ॥

ਤੇਰੀ ਦੁਬਿਧਾ ਦ੍ਰਿਸ਼ਟਿ ਸੰਮਾਨਿਆ ॥੧॥ ਰਹਾਉ ॥

tayree dubiDhaa darisat sammaani-aa. ||1|| rahaa-o.

My vision, that You are I are separate, has melted away. ||1||Pause||

ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥

ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥

araDh ka-o arDhi-aa saraDh ka-o sarDhi-aa salal ka-o salal sammaan aa-i-aa.

I worship the One who is worthy of being worshipped. I trust the One who is worthy of being trusted. Like water merging in water, I merge in the Lord.

ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥

ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥

badat jaiday-o jaidayv ka-o rammi-aa barahm nirbaan liv leen paa-i-aa. ||2||1||

Says Jai Dayv, I meditate and contemplate the Luminous, Triumphant Lord. I am lovingly absorbed in the Nirvaanaa of God. ||2||1||